

ਬਿਲਾਵਲੁ ਮਹਲਾ ੫ ॥
Bilaaval, Fifth Mehl:

ਗੋਬਿੰਦੁ ਸਿਮਰਿ ਹੋਆ ਕਲਿਆਣੁ ॥
Meditating in remembrance on the Lord of the Universe, I am emancipated.

ਮਿਟੀ ਉਪਾਧਿ ਭਇਆ ਸੁਖੁ ਸਾਚਾ ਅੰਤਰਜਾਮੀ ਸਿਮਰਿਆ ਜਾਣੁ ॥੧॥ ਰਹਾਉ ॥
Suffering is eradicated, and true peace has come, meditating on the Inner-knower, the Searcher of hearts. ||1||Pause||

ਜਿਸ ਕੇ ਜੀਅ ਤਿਨਿ ਕੀਏ ਸੁਖਾਲੇ ਭਗਤ ਜਨਾ ਕਉ ਸਾਚਾ ਤਾਣੁ ॥
All beings belong to Him - He makes them happy. He is the true power of His humble devotees.

ਦਾਸ ਅਪੁਨੇ ਕੀ ਆਪੇ ਰਾਖੀ ਭੈ ਭੰਜਨ ਉਪਰਿ ਕਰਤੇ ਮਾਣੁ ॥੧॥
He Himself saves and protects His slaves, who believe in their Creator, the Destroyer of fear. ||1||

ਭਈ ਮਿਤ੍ਰਾਈ ਮਿਟੀ ਬੁਰਾਈ ਦੂਸਟ ਦੂਤ ਹਰਿ ਕਾਢੇ ਛਾਣਿ ॥
I have found friendship, and hatred has been eradicated; the Lord has rooted out the enemies and villains.

ਸੂਖ ਸਹਜ ਆਨੰਦ ਘਨੇਰੇ ਨਾਨਕ ਜੀਵੈ ਹਰਿ ਗੁਣਹ ਵਖਾਣਿ ॥੨॥੨੬॥੧੧੨॥
Nanak has been blessed with celestial peace and poise and total bliss; chanting the Glorious Praises of the Lord, he lives. ||2||26||112||